

ਰਾਗੁ ਮਾਲੀ ਗਉੜਾ ਮਹਲਾ ੪

Raag Maalee Gauraa, Fourth Mehl:

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:

ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥

Countless have tried, but none have found the Lord's limit.

ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭੁ ਰਾਇਆ ॥੧॥ ਰਹਾਉ ॥

The Lord is inaccessible, unapproachable and unfathomable; I humbly bow to the Lord God, my King. ||1||Pause||

ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥

Sexual desire, anger, greed and emotional attachment bring continual conflict and strife.

ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭੁ ਆਇਆ ॥੧॥

Save me, save me, I am your humble creature, O Lord; I have come to Your Sanctuary, O my Lord God. ||1||

ਸਰਣਾਗਤੀ ਪ੍ਰਭੁ ਪਾਲਤੇ ਹਰਿ ਭਗਤਿ ਵਛਲੁ ਨਾਇਆ ॥

You protect and preserve those who take to Your Sanctuary, God; You are called the Lover of Your devotees.

ਪ੍ਰਹਿਲਾਦੁ ਜਨੁ ਹਰਨਾਖਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥੨॥

Prahlaad, Your humble servant, was caught by Harnaakhash; but You saved Him and carried him across, Lord. ||2||

ਹਰਿ ਚੇਤਿ ਰੇ ਮਨ ਮਹਲੁ ਪਾਵਣੁ ਸਭ ਦੂਖ ਭੰਜਨੁ ਰਾਇਆ ॥

Remember the Lord, O mind, and rise up to the Mansion of His Presence; the Sovereign Lord is the Destroyer of pain.

ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥੩॥

Our Lord and Master takes away the fear of birth and death; following the Guru's Teachings, the Lord God is found. ||3||

ਹਰਿ ਪਤਿਤ ਪਾਵਨ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥

The Name of the Lord, our Lord and Master, is the Purifier of sinners; I sing of the Lord, the Destroyer of the fears of His devotees.

ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥੪॥੧॥

One who wears the necklace of the Name of the Lord, Har, Har, in his heart, O servant Nanak, merges in the Naam. ||4||1||